

ਸੋਰਠਿ ਮਃ ੫ ॥ ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ ਮਨੋਰਥ ਪਾਏ ॥ ਅਸਥਿਰ ਭਏ ਲਾਗਿ ਹਰਿ
ਚਰਣੀ ਗੋਵਿੰਦ ਕੇ ਗੁਣ ਗਾਏ ॥ ੧॥ ਭਲੇ ਸਮੂਰਤੁ ਪੂਰਾ ॥ ਸਾਂਤਿ ਸਹਜ ਆਨੰਦ ਨਾਮੁ ਜਪਿ ਵਾਜੇ
ਅਨਹਦ ਤੂਰਾ ॥੧॥ ਰਹਾਉ ॥ ਮਿਲੇ ਸੁਆਮੀ ਪ੍ਰੀਤਮ ਅਪੁਨੇ ਘਰ ਮੰਦਰ ਸੁਖਦਾਈ ॥ ਹਰਿ ਨਾਮੁ
ਨਿਧਾਨੁ ਨਾਨਕ ਜਨ ਪਾਇਆ ਸਗਲੀ ਇਛ ਪੁਜਾਈ ॥੨॥੧॥੩੬॥ {ਪੰਨਾ 618}

ਪਦਅਰਥ:- ਕ੍ਰਿਪਾਲ—ਦਇਆਵਾਨ। ਗੋਵਿੰਦਾ—ਪਰਮਾਤਮਾ। ਸਗਲ—ਸਾਰੇ। ਮਨੋਰਥ—ਮਨ ਦੀਆਂ
ਮੁਰਾਦਾਂ। ਅਸਥਿਰ—ਅਡੋਲ। ਗਾਏ—ਗਾਇ, ਗਾ ਕੇ।1।

ਭਲੇ—ਭਲਾ, ਚੰਗਾ। ਪੂਰਾ—ਸ਼ੁਭ। ਸ ਸਮੂਰਤੁ—ਉਹ ਸਮਾ। ਸਹਜ—ਆਤਮਕ ਅਡੋਲਤਾ। ਜਪਿ—ਜਪ ਕੇ।
ਵਾਜੇ—ਵੱਜ ਪਏ। ਅਨਹਦ—ਬਿਨਾ ਵਜਾਏ, ਇੱਕ-ਰਸ। ਤੂਰਾ—ਤੂਰੇ, ਵਾਜੇ।1। ਰਹਾਉ।

ਨਿਧਾਨੁ—ਖਜ਼ਾਨਾ। ਪੁਜਾਈ—ਪੂਰੀ ਹੋ ਗਈ।2।

ਅਰਥ:- (ਹੇ ਭਾਈ! ਮਨੁੱਖ ਦੇ ਜੀਵਨ ਵਿਚ) ਉਹ ਸਮਾ ਸੁਹਾਵਣਾ ਹੁੰਦਾ ਹੈ ਸ਼ੁਭ ਹੁੰਦਾ ਹੈ, ਜਦੋਂ ਪਰਮਾਤਮਾ ਦਾ
ਨਾਮ ਜਪ ਕੇ ਉਸ ਦੇ ਅੰਦਰ ਸ਼ਾਂਤੀ, ਆਤਮਕ ਅਡੋਲਤਾ, ਆਨੰਦ ਦੇ ਇਕ-ਰਸ ਵਾਜੇ ਵੱਜਦੇ ਹਨ।1। ਰਹਾਉ।

ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਦਾ ਰੂਪ ਗੁਰੂ ਦਇਆਵਾਨ ਹੁੰਦਾ ਹੈ, ਉਸ ਦੇ ਮਨ ਦੀਆਂ ਸਾਰੀਆਂ
ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ (ਕਿਉਂਕਿ) ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਗੀਤ ਗਾ ਗਾ ਕੇ ਪ੍ਰਭੂ-ਚਰਨਾਂ
ਵਿਚ ਲਗਨ ਲਾ ਕੇ ਉਹ ਮਨੁੱਖ (ਮਾਇਆ ਦੇ ਹੱਲਿਆਂ ਅੱਗੇ) ਡੋਲਣੋਂ ਹਟ ਜਾਂਦਾ ਹੈ।1।

ਹੇ ਭਾਈ! ਜਿਸ ਮਨੁੱਖ ਨੂੰ ਆਪਣੇ ਮਾਲਕ ਪ੍ਰੀਤਮ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਨੂੰ ਇਹ ਘਰ-ਘਾਟ ਸੁਖ ਦੇਣ
ਵਾਲੇ ਪ੍ਰਤੀਤ ਹੁੰਦੇ ਹਨ। ਹੇ ਦਾਸ ਨਾਨਕ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਖਜ਼ਾਨਾ ਲੱਭ ਲਿਆ, ਉਸ ਦੀ
ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ।2।8। 36।